

ਜੈਤਸਰੀ ਮਹਲਾ ੪ ॥ ਸਤਿਗੁਰੁ ਸਾਜਨੁ ਪੁਰਖੁ ਵਡ ਪਾਇਆ ਹਰਿ ਰਸਕਿ ਰਸਕਿ ਫਲ ਲਾਗਿਬਾ ॥
 ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ ਗੁਰ ਬਚਨੀ ਬਿਸੁ ਹਰਿ ਕਾਢਿਬਾ ॥੧॥ ਮੇਰਾ ਮਨੁ ਰਾਮ ਨਾਮ
 ਰਸਿ ਲਾਗਿਬਾ ॥ ਹਰਿ ਕੀਏ ਪਤਿਤ ਪਵਿਤ੍ਰੁ ਮਿਲਿ ਸਾਧ ਗੁਰ ਹਰਿ ਨਾਮੈ ਹਰਿ ਰਸੁ ਚਾਖਿਬਾ ॥
 ਰਹਾਉ ॥ ਧਨੁ ਧਨੁ ਵਡਭਾਗ ਮਿਲਿਓ ਗੁਰੁ ਸਾਧੂ ਮਿਲਿ ਸਾਧੂ ਲਿਵ ਉਨਮ ਨਿ ਲਾਗਿਬਾ ॥ ਤ੍ਰਿਸਨਾ
 ਅਗਨਿ ਬੁਝੀ ਸਾਂਤਿ ਪਾਈ ਹਰਿ ਨਿਰਮਲ ਨਿਰਮਲ ਗੁਨ ਗਾਇਬਾ ॥੨॥ ਤਿਨ ਕੇ ਭਾਗ ਖੀਨ ਧੁਰਿ
 ਪਾਏ ਜਿਨ ਸਤਿਗੁਰ ਦਰਸੁ ਨ ਪਾਇਬਾ ॥ ਤੇ ਦੂਜੈ ਭਾਇ ਪਵਹਿ ਗ੍ਰਭ ਜੋਨੀ ਸਭੁ ਬਿਰਥਾ ਜਨਮੁ
 ਤਿਨ ਜਾਇਬਾ ॥੩॥ ਹਰਿ ਦੇਹੁ ਬਿਮਲ ਮਤਿ ਗੁਰ ਸਾਧ ਪਗ ਸੇਵਹ ਹਮ ਹਰਿ ਮੀਠ ਲਗਾਇਬਾ ॥
 ਜਨੁ ਨਾਨਕੁ ਰੇਣ ਸਾਧ ਪਗ ਮਾਰੈ ਹਰਿ ਹੋਇ ਦਇਆਲੁ ਦਿਵਾਇਬਾ ॥੪॥੪॥ {ਪੰਨਾ 697}

ਪਦਅਰਥ:- ਪੁਰਖੁ ਵਡ—ਮਹਾ ਪੁਰਖ। ਰਸਕਿ—ਰਸ ਨਾਲ, ਸੁਆਦ ਨਾਲ। ਫਲ ਲਾਗਿਬਾ—ਫਲ (ਖਾਣ) ਲੱਗ ਪੈਂਦਾ ਹੈ। ਭੁਇਅੰਗ—ਸੱਪ। ਗ੍ਰਸਿਓ—ਫੜਿਆ ਹੋਇਆ। ਬਚਨੀ—ਬਚਨੀ, ਬਚਨਾਂ ਉਤੇ ਤੁਰਿਆਂ। ਬਿਸੁ—ਜ਼ਹਿਰ। ਕਾਢਿਬਾ—ਕੱਢ ਦੋਂਦਾ ਹੈ।1।

ਰਸਿ—ਰਸ ਵਿਚ। ਪਤਿਤ—ਵਿਕਾਰਾਂ ਵਿਚ ਡਿੱਗੇ ਹੋਏ। ਮਿਲਿ ਸਾਧ ਗੁਰ—ਸਾਧੂ ਗੁਰੂ ਨੂੰ ਮਿਲ ਕੇ। ਨਾਮੈ—ਨਾਮ ਵਿਚ। ਰਹਾਉ।

ਸਾਧੂ—ਗੁਰੂ। ਲਿਵ—ਲਗਨ। ਉਨਮਨਿ—ਉਨਮਨ ਵਿਚ, ਉੱਚੀ ਆਤਮਕ ਅਵਸਥਾ ਵਿਚ।2।

ਖੀਨ—ਕਮਜ਼ੋਰ, ਪਤਲੇ। ਦਰਸੁ—ਦਰਸਨ। ਤੇ—ਉਹ {ਬਹੁ-ਵਚਨ}। ਦੂਜੈ ਭਾਇ—ਮਾਇਆ ਦੇ ਮੋਹ ਦੇ ਕਾਰਨ। ਪਵਹਿ—ਪੈਂਦੇ ਹਨ।3।

ਹਰਿ—ਹੇ ਹਰੀ! ਬਿਮਲ—ਸੁਅੱਛ। ਪਗ—ਪੈਰ। ਸੇਵਹ—ਅਸੀਂ ਸੇਵੀਏ। ਰੇਣ—ਧੂੜ। ਨਾਨਕੁ ਮਾਰੈ—ਨਾਨਕ ਮੰਗਦਾ ਹੈ।4।

ਅਰਥ:- (ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੇਰਾ ਮਨ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਮਗਨ ਹੋ ਗਿਆ ਹੈ। ਸਾਧੂ ਗੁਰੂ ਨੂੰ ਮਿਲ ਕੇ (ਜੇਹੜੇ ਮਨੁੱਖ) ਪਰਮਾਤਮਾ ਦੇ ਨਾਮ ਵਿਚ (ਜੁੜਦੇ ਹਨ), ਪਰਮਾਤਮਾ ਦਾ ਨਾਮ ਰਸ ਚੱਖਦੇ ਹਨ ਉਹਨਾਂ ਵਿਕਾਰੀਆਂ ਨੂੰ ਭੀ ਪਰਮਾਤਮਾ ਸੁੱਚੇ ਜੀਵਨ ਵਾਲੇ ਬਣਾ ਲੈਂਦਾ ਹੈ। ਰਹਾਉ।

ਹੇ ਭਾਈ! ਗੁਰੂ (ਸਭ ਦਾ) ਸੱਜਣ ਹੈ, ਗੁਰੂ ਮਹਾ ਪੁਰਖ ਹੈ, ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਮਨੁੱਖ ਬੜੇ ਸੁਆਦ ਨਾਲ ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਫਲ ਖਾਣ ਲੱਗ ਪੈਂਦਾ ਹੈ। ਹੇ ਭਾਈ! ਮਨੁੱਖ ਨੂੰ ਮਾਇਆ-ਸਪਣੀ ਗ੍ਰਸੀ ਰੱਖਦੀ ਹੈ, ਪਰ ਗੁਰੂ ਦੇ ਬਚਨਾਂ ਉਤੇ ਤੁਰਨ ਦੀ ਬਰਕਤਿ ਨਾਲ ਪਰਮਾਤਮਾ (ਉਸ ਦੇ ਅੰਦਰੋਂ) ਉਹ ਜ਼ਹਿਰ ਕੱਢ ਦੋਂਦਾ ਹੈ।1।

ਹੇ ਭਾਈ! ਉਹ ਮਨੁੱਖ ਸਲਾਹੁਣ-ਜੋਗ ਹੋ ਜਾਂਦਾ ਹੈ, ਵੱਡੀ ਕਿਸਮਤ ਵਾਲਾ ਹੋ ਜਾਂਦਾ ਹੈ ਜਿਸ ਨੂੰ ਗੁਰੂ ਮਿਲ ਪੈਂਦਾ ਹੈ। ਗੁਰੂ ਨੂੰ ਮਿਲ ਕੇ ਉਸ ਦੀ ਸੁਰਤਿ ਉੱਚੀ ਆਤਮਕ ਅਵਸਥਾ ਵਿਚ ਟਿਕ ਜਾਂਦੀ ਹੈ। (ਜਿਉਂ ਜਿਉਂ) ਉਹ ਪਰਮਾਤਮਾ ਦੇ ਪਵਿਤ੍ਰ ਕਰਨ ਵਾਲੇ ਗੁਣ ਗਾਂਦਾ ਹੈ (ਤਿਉਂ ਤਿਉਂ ਉਸ ਦੇ ਅੰਦਰੋਂ) ਤ੍ਰਿਸਨਾ ਦੀ ਅੱਗ ਬੁੱਝ ਜਾਂਦੀ ਹੈ, ਉਸ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ।2।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ (ਕਦੇ) ਗੁਰੂ ਦਾ ਦਰਸਨ ਨਾਹ ਕੀਤਾ ਉਹਨਾਂ ਦੇ ਭਾਗ ਹਿਰ ਗਏ, ਪੁਰ ਦਰਗਾਹ ਤੋਂ ਹੀ ਉਹਨਾਂ ਨੂੰ ਇਹ ਭਾਗ-ਹੀਨਤਾ ਮਿਲ ਗਈ ਮਾਇਆ ਦੇ ਮੋਹ ਦੇ ਕਾਰਨ ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ਉਹਨਾਂ ਦੀ ਸਾਰੀ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।3।

ਹੇ ਪ੍ਰਭੂ! ਸਾਨੂੰ ਸੁਅੱਛ ਅਕਲ ਬਖਸ਼, ਅਸੀਂ ਗੁਰੂ ਦੀ ਚਰਨੀ ਲੱਗੇ ਰਹੀਏ, ਤੇ ਹੇ ਹਰੀ! ਤੂੰ ਸਾਨੂੰ ਪਿਆਰਾ ਲੱਗਦਾ
ਰਹੋ। ਹੇ ਭਾਈ! ਦਾਸ ਨਾਨਕ (ਤਾਂ ਪ੍ਰਭੂ ਦੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ। ਜਿਸ ਉਤੇ ਪ੍ਰਭੂ
ਦਇਆਵਾਨ ਹੁੰਦਾ ਹੈ ਉਸ ਨੂੰ ਗੁਰੂ ਦੇ ਚਰਨਾਂ ਦੀ ਧੂੜ ਬਖਸ਼ਦਾ ਹੈ।4। 4।